

ਆਸਾ ਮਹਲਾ ੫ ॥

Aasaa, Fifth Mehl:

ਆਠ ਪਹਰ ਉਦਕ ਇਸਨਾਨੀ ॥

Twenty-four hours a day, he takes his cleansing bath in water;

ਸਦ ਹੀ ਭੋਗੁ ਲਗਾਇ ਸੁਗਿਆਨੀ ॥

he makes continual offerings to the Lord; he is a true man of wisdom.

ਬਿਰਥਾ ਕਾਹੂ ਛੋਡੈ ਨਾਹੀ ॥

He never leaves anything uselessly.

ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥

Again and again, he falls at the Lord's Feet. ||1||

ਸਾਲਗਿਰਾਮੁ ਹਮਾਰੈ ਸੇਵਾ ॥

Such is the Saalagraam, the stone idol, which I serve;

ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥

such is my worship, flower-offerings and divine adoration as well. ||1||Pause||

ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥

His bell resounds to the four corners of the world.

ਆਸਨੁ ਜਾ ਕਾ ਸਦਾ ਬੈਕੁੰਠ ॥

His seat is forever in heaven.

ਜਾ ਕਾ ਚਵਰੁ ਸਭ ਉਪਰਿ ਝੁਲੈ ॥

His chauri, his fly-brush, waves over all.

ਤਾ ਕਾ ਧੂਪੁ ਸਦਾ ਪਰਫੁਲੈ ॥੨॥

His incense is ever-fragrant. ||2||

ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥

He is treasured in each and every heart.

ਅਭਗ ਸਭਾ ਸੰਗਿ ਹੈ ਸਾਧਾ ॥

The Saadh Sangat, the Company of the Holy, is His Eternal Court.

ਆਰਤੀ ਕੀਰਤਨੁ ਸਦਾ ਅਨੰਦ ॥

His Aartee, his lamp-lit worship service, is the Kirtan of His Praises, which brings lasting bliss.

ਮਹਿਮਾ ਸੁੰਦਰ ਸਦਾ ਬੇਅੰਤ ॥੩॥

His Greatness is so beautiful, and ever limitless. ||3||

ਜਿਸਹਿ ਪਰਾਪਤਿ ਤਿਸ ਹੀ ਲਹਨਾ ॥

He alone obtains it, who is so pre-ordained;

ਸੰਤ ਚਰਨ ਓਹੁ ਆਇਓ ਸਰਨਾ ॥

he takes to the Sanctuary of the Saints' Feet.

ਹਾਥਿ ਚੜਿਓ ਹਰਿ ਸਾਲਗਿਰਾਮੁ ॥

I hold in my hands the Saalagraam of the Lord.

ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥

Says Nanak, the Guru has given me this Gift. ||4||39||90||